

ਆਸਾਵਰੀ ਮਹਲਾ ੫ ॥

Aasaavaree, Fifth Mehl:

ਮਿਲਿ ਹਰਿ ਜਸੁ ਗਾਈਐ ਹਾਂ ॥

Meeting together, let us sing the Praises of the Lord,

ਪਰਮ ਪਦੁ ਪਾਈਐ ਹਾਂ ॥

and attain the supreme state.

ਉਆ ਰਸ ਜੋ ਬਿਧੇ ਹਾਂ ॥

Those who obtain that sublime essence,

ਤਾ ਕਉ ਸਗਲ ਸਿਧੇ ਹਾਂ ॥

obtain all of the spiritual powers of the Siddhas.

ਅਨਦਿਨੁ ਜਾਗਿਆ ਹਾਂ ॥

They remain awake and aware night and day;

ਨਾਨਕ ਬਡਭਾਗਿਆ ਮੇਰੇ ਮਨਾ ॥੧॥ ਰਹਾਉ ॥

Nanak, they are blessed by great good fortune, O my mind. ||1||Pause||

ਸੰਤ ਪਗ ਧੋਈਐ ਹਾਂ ॥

Let us wash the feet of the Saints;

ਦੁਰਮਤਿ ਖੋਈਐ ਹਾਂ ॥

our evil-mindedness shall be cleansed.

ਦਾਸਹ ਰੇਨੁ ਹੋਇ ਹਾਂ ॥

Becoming the dust of the feet of the Lord's slaves,

ਬਿਆਪੈ ਦੁਖੁ ਨ ਕੋਇ ਹਾਂ ॥

one shall not be afflicted with pain.

ਭਗਤਾਂ ਸਰਨਿ ਪਰੁ ਹਾਂ ॥

Taking to the Sanctuary of His devotees,

ਜਨਮਿ ਨ ਕਦੇ ਮਰੁ ਹਾਂ ॥

he is no longer subject to birth and death.

ਅਸਥਿਰੁ ਸੇ ਭਏ ਹਾਂ ॥

They alone become eternal,

ਹਰਿ ਹਰਿ ਜਿਨ੍ ਜਪਿ ਲਏ ਮੇਰੇ ਮਨਾ ॥੧॥

who chant the Name of the Lord, Har, Har, O my mind. ||1||

ਸਾਜਨੁ ਮੀਤੁ ਤੂੰ ਹਾਂ ॥

You are my Friend, my Best Friend.

ਨਾਮੁ ਦ੍ਰਿੜਾਇ ਮੂੰ ਹਾਂ ॥

Please, implant the Naam, the Name of the Lord, within me.

ਤਿਸੁ ਬਿਨੁ ਨਾਹਿ ਕੋਇ ਹਾਂ ॥

Without Him, there is not any other.

ਮਨਹਿ ਅਰਾਧਿ ਸੋਇ ਹਾਂ ॥

Within my mind, I worship Him in adoration.

ਨਿਮਖ ਨ ਵੀਸਰੈ ਹਾਂ ॥

I do not forget Him, even for an instant.

ਤਿਸੁ ਬਿਨੁ ਕਿਉ ਸਰੈ ਹਾਂ ॥

How can I live without Him?

ਗੁਰ ਕਉ ਕੁਰਬਾਨੁ ਜਾਉ ਹਾਂ ॥

I am a sacrifice to the Guru.

ਨਾਨਕੁ ਜਪੇ ਨਾਉ ਮੇਰੇ ਮਨਾ ॥੨॥੫॥੧੬੧॥

Nanak, chant the Name, O my mind. ||2||5||161||